

ਸੈਲਫ ਅਪ੍ਰੇਜ਼ਲ ਫਾਰਮ

ਸਿੰਚਾਈ ਵਿਭਾਗ ਦੇ ਗਰੁੱਪ ਏ, ਬੀ ਅਤੇ ਸੀ ਦੇ ਅਧਿਕਾਰੀਆਂ/ਕਰਮਚਾਰੀਆਂ ਦੀ ਸਾਲਾਨਾ ਕਾਰਗੁਜ਼ਾਰੀ
ਅਪ੍ਰੇਜ਼ਲ ਰਿਪੋਰਟ ਲਈ _____ ਤੋਂ _____ ਸਮਾਂ/ਸਾਲ ਦੀ ਰਿਪੋਰਟ।

ਭਾਗ 1: ਨਿੱਜੀ ਡਾਟਾ

1. ਅਧਿਕਾਰੀ/ਕਰਮਚਾਰੀ ਦਾ ਨਾਂ : _____
2. ਜਨਮ ਮਿਤੀ : _____
3. ਆਸਾਮੀ ਜਿਸ ਤੇ ਕੰਮ ਕਰਦਾ ਹੈ : _____
4. ਮੌਜੂਦਾ ਗ੍ਰੇਡ ਵਿਚ ਲਗਾਤਾਰ ਨਿਯੁਕਤੀ ਦੀ ਮਿਤੀ ਅਤੇ ਗ੍ਰੇਡ : _____
5. ਸਾਲ ਦੌਰਾਨ ਡਿਊਟੀ ਤੋਂ ਗੈਰ ਹਾਜ਼ਰ ਰਹਿਣ ਦਾ ਸਮਾਂ (ਟ੍ਰੇਨਿੰਗ ਆਦਿ ਦਾ ਸਮਾਂ ਵੀ ਸਪਸ਼ਟ ਕੀਤਾ ਜਾਵੇ) : _____

ਭਾਗ 2: (ਨਿੱਜੀ ਮੁਲਅੰਕਣ) ਉਸ ਅਧਿਕਾਰੀ/ਕਰਮਚਾਰੀ ਵੱਲੋਂ ਭਰਿਆ ਜਾਵੇ, ਜਿਸ ਦੀ ਰਿਪੋਰਟ ਲਿੱਖੀ ਜਾ ਰਹੀ ਹੈ:

1. ਡਿਊਟੀ ਦਾ ਸੰਖੇਪ ਵਿਵਰਣ:

2. ਮਿਤੀ _____ ਤੋਂ _____ ਤੱਕ ਕੀਤੇ ਕੰਮ ਦਾ ਸੰਖੇਪ ਵਿਵਰਣ (ਇਹ 100 ਸ਼ਬਦਾਂ ਤੋਂ ਜ਼ਿਆਦਾ ਨਾ ਹੋਵੇ)

ਸਥਾਨ: _____

ਹਸਤਾਖਰ
(ਜਿਸ ਦੀ ਰਿਪੋਰਟ ਲਿੱਖੀ ਜਾਣੀ ਹੈ)

ਭਾਗ 3: (ਰਿਪੋਰਟ ਲਿਖਣ ਵਾਲੇ ਅਧਿਕਾਰੀ ਵਲੋਂ ਮੁਲਾਂਕਣ) ਰਿਪੋਰਟ ਲਿਖਣ ਤੋਂ ਪਹਿਲਾਂ ਦਿਸ਼ਾ ਨਿਰਦੇਸ਼ ਧਿਆਨ ਨਾਲ ਪੜ੍ਹ ਲਏ ਜਾਣ।

ਰਿਪੋਰਟ ਕਰਤਾ/ਰੀਵਿਊ ਕਰਤਾ ਅਧਿਕਾਰੀ ਦੁਆਰਾ ਹਰ ਇੱਕ ਨੁਕਤੇ ਦੀ ਅੰਕਿਕ ਗ੍ਰੇਡਿੰਗ ਅਤੇ ਦਰਜਾਬੰਦੀ ਹੇਠ ਅਨੁਸਾਰ ਦਿੱਤੀ ਜਾਵੇ:

ੳ) ਕੀਤੇ ਕੰਮ ਦਾ ਮੁਲਾਂਕਣ (ਇਸ ਭਾਗ ਨੂੰ 40% ਵੇਟੇਜ (Weightage) ਹੋਵੇਗੀ।

	ਵੱਧ ਤੋਂ ਵੱਧ ਅੰਕਿਕ ਗ੍ਰੇਡਿੰਗ (Numerical Grading)	ਰਿਪੋਰਟ ਕਰਤਾ ਅਧਿਕਾਰੀ ਵਲੋਂ ਦਿੱਤੀ ਅੰਕਿਕ ਗ੍ਰੇਡਿੰਗ ਦਰਜਾਬੰਦੀ	ਰਿਪੋਰਟ ਕਰਤਾ ਅਧਿਕਾਰੀ ਦੇ ਹਸਤਾਖਰ	ਰੀਵਿਊਕਰਤਾ ਅਧਿਕਾਰੀ ਵਲੋਂ ਸੋਧੀ ਦਰਜਾਬੰਦੀ ਜੇਕਰ ਉਹ ਕਾਲਮ ਨੰ.3 ਨਾਲ ਸਹਿਮਤ ਨਹੀਂ	ਰੀਵਿਊ ਕਰਤਾ ਅਧਿਕਾਰੀ ਦੇ ਹਸਤਾਖਰ
1	2	3	4	5	6
1. ਅਲਾਟ ਕੀਤੇ ਵਿਸ਼ਿਆਂ ਦੇ ਕੰਮ ਦੀ ਪ੍ਰਾਪਤੀ	0-8				
2.ਕੀ ਅਧਿਕਾਰੀ ਪੰਜਾਬੀ ਵਿਚ ਕੰਮ ਕਰਦਾ ਹੈ?	0-8				
3. ਕੰਮ ਦੀ ਗੁਣਵੰਨਤਾ	0-8				
4. ਟਾਈਪ / ਕੰਪਿਊਟਰ ਵਿਚ ਮੁਹਾਰਤ (ਸਪੀਡ ਅਤੇ ਸ਼ੁੱਧਤਾ)	0-8				
5. ਕੰਮ ਦੀ ਕਾਰਜਕੁਸ਼ਲਤਾ (ਰਜਿਸਟਰਾਂ ਅਤੇ ਚਾਰਟਾਂ ਆਦਿ ਦੀ ਸਾਂਭ ਸੰਭਾਲ ਆਦਿ ਦੀ ਕਾਰਜਕੁਸ਼ਲਤਾ)	0-8				
6. ਕੀਤੇ ਕੰਮ ਦੀ ਸਮੁੱਚੀ ਦਰਜਾਬੰਦੀ (Overall Grading) 1 ਤੋਂ 5 ਦਾ ਕੁੱਲ ਜੋੜ	40				

ਅ) ਪ੍ਰੋਖਣਾਂ/ਵਿਸ਼ੇਸ਼ਤਾਵਾਂ ਦਾ ਮੁਲਅੰਕਣ (ਇਸ ਭਾਗ ਨੂੰ 30% ਵੇਟੇਜ (Weightage) ਹੋਵੇਗੀ।

	ਵੱਧ ਤੋਂ ਵੱਧ ਅੰਕਿਕ ਗ੍ਰੇਡਿੰਗ (Numerical Grading)	ਰਿਪੋਰਟ ਕਰਤਾ ਅਧਿਕਾਰੀ ਦੁਆਰਾ ਕੀਤੀ ਅੰਕਿਕ ਗ੍ਰੇਡਿੰਗ ਅਤੇ ਦਰਜਾਬੰਦੀ (Grade)	ਰਿਪੋਰਟ ਕਰਤਾ ਅਧਿਕਾਰੀ ਦੇ ਹਸਤਾਖਰ	ਰੀਵਿਊਕਰਤਾ ਅਧਿਕਾਰੀ ਵਲੋਂ ਸੋਧੀ ਦਰਜਾਬੰਦੀ ਜੇਕਰ ਉਹ ਕਾਲਮ ਨੰ: 3 ਨਾਲ ਸਹਿਮਤ ਨਹੀਂ ਹੈ (ਕਾਰਣ ਦੱਸਦੇ ਹੋਏ)	ਰੀਵਿਊ ਕਰਤਾ ਅਧਿਕਾਰੀ ਦੇ ਹਸਤਾਖਰ
1	2	3	4	5	6
1. ਕੰਮ ਪ੍ਰਤੀ ਵਤੀਰਾ	0-4				
2. ਜਿੰਮੇਵਾਰੀ ਦੀ ਭਾਵਨਾ	0-4				
3. ਸਮੇਂ ਸਿਰ ਕੰਮ ਨਿਪਟਾਉਣ ਦੀ ਸਮਰੱਥਾ	0-4				
4. ਬਿਆਨ ਕਰਨ ਦੀ ਸਮਰੱਥਾ	0-4				
5. ਵਿਸ਼ਲੇਸ਼ਣ ਕਰਨ ਦੀ ਯੋਗਤਾ	0-4				
6. ਟੀਮ ਦੇ ਤੌਰ ਤੇ ਕੰਮ ਕਰਨ ਦੀ ਸਮਰੱਥਾ	0-4				
7. ਅਨੁਸ਼ਾਸਨ ਰੱਖਣਾ	0-3				
8. ਅੰਦਰੂਨੀ ਆਸਾਮੀ ਸਬੰਧ	0-3				
ਨਿੱਜੀ ਗੁਣਾਂ ਦੇ ਅਧਾਰ ਤੇ ਸਮੁੱਚੀ ਦਰਜਾਬੰਦੀ (Overall Grading) 1 ਤੋਂ 8 ਦਾ ਕੁੱਲ ਜੋੜ	30				

ੲ) ਕਰਮਚਾਰੀ/ਅਧਿਕਾਰੀ ਦੀ ਕੰਮ ਕਰਨ ਦੀ ਯੋਗਤਾ ਦਾ ਮੁਲਅੰਕਣ (ਇਸ ਭਾਗ ਨੂੰ 30% ਵੇਟੇਜ (Weightage) ਹੋਵੇਗੀ।

	ਵੱਧ ਤੋਂ ਵੱਧ ਅੰਕਿਕ ਗ੍ਰੇਡਿੰਗ (Numerical Grading)	ਰਿਪੋਰਟ ਕਰਤਾ ਅਧਿਕਾਰੀ ਦੁਆਰਾ ਦਿੱਤੀ ਅੰਕਿਕ ਗ੍ਰੇਡਿੰਗ ਅਤੇ ਦਰਜਾਬੰਦੀ (Grade)	ਰਿਪੋਰਟ ਕਰਤਾ ਅਧਿਕਾਰੀ ਦੇ ਹਸਤਾਖਰ	ਰੀਵਿਊਕਰਤਾ ਅਧਿਕਾਰੀ ਦੁਆਰਾ ਸੋਧੀ ਦਰਜਾਬੰਦੀ (Grade) ਜੇਕਰ ਉਹ ਕਾਲਮ ਨ: 3 ਨਾਲ ਸਹਿਮਤ ਨਹੀਂ ਹੈ (ਕਾਰਨ ਦੱਸਦੇ ਹੋਏ)	ਰੀਵਿਊ ਕਰਤਾ ਅਧਿਕਾਰੀ ਦੇ ਹਸਤਾਖਰ
1	2	3	4	5	6
1. ਕੰਮ ਦੇ ਖੇਤਰ ਵਿਚ ਰੂਲਾਂ / ਨਿਯਮਾਂ / ਕੰਮ ਦੇ ਤਰੀਕੇ (Procedure) ਦੀ ਜਾਣਕਾਰੀ ਅਤੇ ਉਹਨਾਂ ਨੂੰ ਸਹੀ ਵਰਤੋਂ ਸਬੰਧੀ ਗਿਆਨ	0-8				
2. ਤਾਲਮੇਲ ਦੀ ਯੋਗਤਾ	0-8				
3. ਪਹਿਲਕਦਮੀ	0-7				
4. ਕੰਪਿਊਟਰ ਤੇ ਕੰਮ ਕਰਨ ਦੀ ਪ੍ਰਵੀਨਤਾ	0-7				
ਕੰਮ ਕਰਨ ਦੀ ਸਮਰੱਥਾ ਸਬੰਧੀ ਸਮੁੱਚੀ ਦਰਜਾਬੰਦੀ (Overall Grading) 1 ਤੋਂ 4 ਦਾ ਕੁੱਲ ਜੋੜ	30				
ਭਾਗ 3 ਦੇ ਉ, ਅ ਅਤੇ ਏ ਵਿਚ ਪ੍ਰਾਪਤ ਕੁਲ ਪ੍ਰਤੀਸ਼ਤ ਅੰਕ	100				

ਨੋਟ:

ਸਮੁੱਚੀ ਦਰਜਾਬੰਦੀ ਨਿਰਧਾਰਤ ਕੀਤੇ ਅਨੁਪਾਤ ਵਿਚ ਸੰਕੇਤ ਦੇ ਸਨਮੁੱਖ ਅਨੁਪਾਤ ਤੇ ਆਧਾਰਿਤ ਹੋਵੇਗੀ।

ਭਾਗ 4 ਆਮ (General)

1. ਆਮ ਜਨਤਾ ਨਾਤ ਸੰਪਰਕ (ਜਿੱਥੇ ਕਿਤੇ ਲਾਗੂ ਹੋਵੇ) (ਕ੍ਰਿਪਾ ਕਰਕੇ ਆਮ ਜਨਤਾ ਦੀ ਅਧਿਕਾਰੀ ਤਕ ਪਹੁੰਚ (Accessibility) ਦੀ ਅਤੇ ਉਹਨਾਂ ਦੀਆਂ ਲੋੜਾਂ ਪ੍ਰਤੀ ਜਵਾਬਦੇਹੀ ਬਾਰੇ ਟਿੱਪਣੀ ਦਿੱਤੀ ਜਾਵੇ)

2. ਟ੍ਰੇਨਿੰਗ (ਅਧਿਕਾਰੀ ਦੇ ਭਵਿੱਖ ਵਿਚ ਕੰਮ ਕਾਜ ਨੂੰ ਧਿਆਨ ਵਿਚ ਰੱਖਦੇ ਹੋ, ਉਸ ਦੇ ਕੰਮ ਕਰਨ ਦੀ ਸਮਰੱਥਾ ਵਿਚ ਸੁਧਾਰ ਲਿਆਉਣ ਲਈ ਟ੍ਰੇਨਿੰਗ ਦੀ ਸਿਫਾਰਸ਼ ਕੀਤ ਜਾਵੇ)

3. ਸਿਹਤ ਦੀ ਸਥਿਤੀ

4. ਦਿਆਨਤਦਾਰੀ (Integrity) (ਅਧਿਕਾਰੀ/ਕਰਮਚਾਰੀ ਦੀ ਦਿਆਨਤਦਾਰੀ ਬਾਰੇ ਟਿੱਪਣੀ ਦਿੱਤੀ ਜਾਵੇ)

5. ਰਿਪੋਰਟ ਕਰਤਾ ਅਧਿਕਾਰੀ ਵਲੋਂ ਕਰਮਚਾਰੀ/ਅਧਿਕਾਰੀ ਦੀ ਸਮਰੱਥਾ ਅਤੇ ਅਸਮਰੱਥਤਾ, ਆਸਾਧਾਰਨ ਪ੍ਰਾਪਤੀਆਂ (Extraordinary) ਮਹੱਤਵਪੂਰਨ ਅਸਫਲਤਾਵਾਂ ਅਤੇ ਕਮਜ਼ੋਰ ਵਰਗਾਂ ਪ੍ਰਤੀ ਵਤੀਰੇ ਸਬੰਧੀ 100 (ਸੌ) ਸ਼ਬਦਾਂ ਵਿਚ ਵਰਨਣ ਕੀਤਾ ਜਾਵੇ।

ਰਿਪੋਰਟ ਦੇ ਭਾਗ 3 ਵਿੱਚ ਦਰਜ ਓ, ਅ ਅਤੇ ਏ ਵਿਚ ਦਿੱਤੀ ਵੇਟਜ (Weightage) ਦੇ ਆਧਾਰ ਤੇ ਅੰਕਿਕ ਅਤੇ ਦਰਜਾਬੰਦੀ

ਦਿੱਤੀ ਜਾਣ ਵਾਲੀ ਦਰਜਾਬੰਦੀ:

ਸਥਾਨ:

ਰਿਪੋਰਟ ਲਿਖਣ ਵਾਲੇ ਅਧਿਕਾਰੀ ਦੇ ਹਸਤਾਖਰ

ਨਾਂ

ਰਿਪੋਰਟ ਅਧੀਨ ਸਮੇਂ ਦੌਰਾਨ

ਅਹੁਦਾ

ਭਾਗ 5

ਗੀਵਿਊ ਕਰਤਾ ਅਧਿਕਾਰੀ ਦੇ ਕਥਨ:

1. ਗੀਵਿਊ ਕਰਤਾ ਅਧਿਕਾਰੀ ਅਧੀਨ ਕੀਤੇ ਕੰਮ ਦਾ ਸਮਾਂ

2. ਕੀ ਤੁਸੀਂ ਰਿਪੋਰਟ ਕਰਤਾ ਅਧਿਕਾਰੀ ਵੱਲੋਂ ਭਾਗ 3 ਅਤੇ 4 ਵਿਚ ਕੀਤੇ ਕੰਮ ਅਤੇ ਵਿਸ਼ੇਸ਼ਤਾਵਾਂ ਸਬੰਧੀ ਕੀਤੀ ਦਰਜਾਬੰਦੀ ਨਾਲ ਸਹਿਮਤ ਹੋ? (ਜੇਕਰ ਨਹੀਂ ਤਾਂ ਸਬੰਧਿਤ ਭਾਗ ਵਿਚ ਉਪਲੱਬਧ ਕਾਲਮ ਵਿਚ ਆਪਣਾ ਮੁਲੰਕਣ ਦਰਜ ਕੀਤਾ ਜਾਵੇ ਅਤੇ ਆਪਣੇ ਹਸਤਾਖਰ ਕੀਤੇ ਜਾਣ)

3. ਜੇਕਰ ਸਹਿਤ ਨਹੀਂ ਤਾਂ ਕਾਰਨ ਦੱਸੋ ਜਾਣ? ਕੀ ਤੁਸੀਂ ਉਸ ਵਿਚ ਕੁੱਝ ਸੁਧਾਰ ਕਰਨ ਜਾਂ ਕੁੱਝ ਸ਼ਾਮਲ ਕਰਨਾ ਚਾਹੁੰਦੇ ਹੋ।

4. ਗੀਵਿਊ ਕਰਤਾ ਅਧਿਕਾਰੀ ਦੇ ਕਥਨ (ਕ੍ਰਿਪਾ ਕਰਕੇ ਅਧਿਕਾਰੀ ਦੇ ਸਮੁੱਚੇ ਗੁਣਾਂ, ਸਮੇਤ ਸਮਰੱਥਾਵਾਂ, ਅਸਮਰੱਥਤਾਵਾਂ ਅਤੇ ਕਮਜ਼ੋਰ ਵਰਗਾਂ ਪ੍ਰਤੀ ਵਤੀਰੇ ਬਾਰੇ ਲਗਭਗ 100 ਸ਼ਬਦਾਂ ਵਿਚ ਵਰਨਣ ਕੀਤਾ ਜਾਵੇ।

5. ਰਿਪੋਰਟ ਦੇ ਭਾਗ 3 ਵਿੱਚ ਦਰਜ ਓ, ਅ ਅਤੇ ਏ ਵਿਚ ਦਿੱਤੀ ਵੇਟੇਜ (Weightage) ਦੇ ਅਧਾਰ ਤੇ ਸਮੁੱਚੀ ਅੰਕਿਕ ਗ੍ਰੇਡਿੰਗ ਅਤੇ ਦਰਜਾਬੰਦੀ।

ਦਿੱਤੀ ਜਾਣ ਵਾਲੀ ਦਰਜਾਬੰਦੀ:

ਸਥਾਨ:

ਗੀਵਿਊ ਕਰਤਾ ਅਧਿਕਾਰੀ ਦੇ ਹਸਤਾਖਰ

ਮਿਤੀ:

ਨਾਂ.....

ਰਿਪੋਰਟ ਅਧੀਨ ਸਮੇਂ ਦੌਰਾਨ

ਅਹੁਦਾ.....

ਭਾਗ 6

ਪ੍ਰਵਾਨ ਕਰਤਾ ਅਧਿਕਾਰੀ ਵਲੋਂ ਰਿਪੋਰਟ ਕਰਤਾ /ਰੀਵਿਊ ਕਰਤਾ ਅਧਿਕਾਰੀ ਵੱਲੋਂ ਭਾਗ 3 ਤੇ ਓ, ਅ ਅਤੇ ਏ ਵਿਚ ਕੀਤੀ ਅੰਕਿਕ ਗ੍ਰੇਡਿੰਗ ਅਤੇ ਦਰਜਾਬੰਦੀ ਦੇ ਅਧਾਰ ਤੇ ਸਮੁੱਚੀ ਅੰਕਿਕ ਗ੍ਰੇਡਿੰਗ ਅਤੇ ਦਰਜਾਬੰਦੀ

ਦਿੱਤੀ ਜਾਣ ਵਾਲੀ ਦਰਜਾਬੰਦੀ:

ਸਥਾਨ:

ਪ੍ਰਵਾਨ ਕਰਤਾ ਅਧਿਕਾਰੀ ਦੇ ਹਸਤਾਖਰ

ਨਾਂ

ਮਿਤੀ

ਰਿਪੋਰਟ ਅਧੀਨ ਸਮੇਂ ਦੌਰਾਨ

ਅਹੁਦਾ

- ਨੋਟ : 1. ਜੇਕਰ ਪ੍ਰਵਾਨ ਕਰਤਾ ਅਧਿਕਾਰੀ ਆਪਣੇ ਕਿਸੇ ਕਿਸਮ ਦੇ ਕਥਨ ਦਰਜ ਕਰਨੇ ਚਾਹੁੰਦੇ ਹੋਵੇ, ਉਹ ਵੀ ਉੱਪਰ ਦੱਸੀ ਥਾਂ ਤੇ ਅੰਕਿਤ ਕਰ ਸਕਦਾ ਹੈ।
2. ਏ.ਪੀ.ਏ.ਆਰ. ਦੇ ਪ੍ਰੋਫਾਰਮੇ ਵਿਚ ਹੇਠ ਲਿਖੇ ਅਨੁਸਾਰ ਪ੍ਰਤੀਸ਼ੱਤਤਾ ਦੇ ਅਧਾਰ ਤੇ ਦਰਜਾਬੰਦੀ ਕੀਤੀ ਜਾਵੇ।

ਅੰਕਿਕ ਗ੍ਰੇਡਿੰਗ	ਦਰਜਾਬੰਦੀ
81-100%	ਉਤਮ
61-80%	ਬਹੁਤ ਅੱਛਾ
51-60%	ਅੱਛਾ
31-50%	ਅਸੰਤ
30% ਜਾਂ ਘੱਟ	ਅਸੰਤ ਤੋਂ ਘੱਟ